

ਗੂਜਰੀ ਮਹਲਾ ੫ ॥

Goojaree, Fifth Mehl:

ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥

Remembering Him, all sins are erased, and ones generations are saved.

ਸੋ ਹਰਿ ਹਰਿ ਤੁਮ੍ਹ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥

So meditate continually on the Lord, Har, Har; He has no end or limitation.  
||1||

ਪੂਤਾ ਮਾਤਾ ਕੀ ਆਸੀਸ ॥

O son, this is your mother's hope and prayer,

ਨਿਮਖ ਨ ਬਿਸਰਉ ਤੁਮ੍ਹ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥

that you may never forget the Lord, Har, Har, even for an instant. May you ever vibrate upon the Lord of the Universe. ||1||Pause||

ਸਤਿਗੁਰੁ ਤੁਮ੍ਹ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥

May the True Guru be kind to you, and may you love the Society of the Saints.

ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥

May the preservation of your honor by the Transcendent Lord be your clothes, and may the singing of His Praises be your food. ||2||

ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥

So drink in forever the Ambrosial Nectar; may you live long, and may the meditative remembrance of the Lord give you infinite delight.

ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥੩॥

May joy and pleasure be yours; may your hopes be fulfilled, and may you never be troubled by worries. ||3||

ਭਵਰੁ ਤੁਮ੍ਹਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥

Let this mind of yours be the bumble bee, and let the Lord's feet be the lotus flower.

ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾੜ੍ਹਕੁ ਮਉਲਾ ॥੪॥੩॥੪॥

Says servant Nanak, attach your mind to them, and blossom forth like the song-bird, upon finding the rain-drop. ||4||3||4||